

ਆਸਾ ਮਹਲਾ ੫ ॥

Aasaa, Fifth Mehl:

ਗੁਨੁ ਅਵਗਨੁ ਮੇਰੋ ਕਛੁ ਨ ਬੀਚਾਰੋ ॥

He does not consider my merits or demerits.

ਨਹ ਦੇਖਿਓ ਰੂਪ ਰੰਗ ਸੀਗਾਰੋ ॥

He does not look at my beauty, color or decorations.

ਚਜ ਅਚਾਰ ਕਿਛੁ ਬਿਧਿ ਨਹੀ ਜਾਨੀ ॥

I do not know the ways of wisdom and good conduct.

ਬਾਹ ਪਕਰਿ ਪ੍ਰਿਅ ਸੇਜੈ ਆਨੀ ॥੧॥

But taking me by the arm, my Husband Lord has led me to His Bed. ||1||

ਸੁਨਿਬੋ ਸਖੀ ਕੰਤਿ ਹਮਾਰੋ ਕੀਅਲੋ ਖਸਮਾਨਾ ॥

Hear, O my companions, my Husband, my Lord Master, possesses me.

ਕਰੁ ਮਸਤਕਿ ਧਾਰਿ ਰਾਖਿਓ ਕਰਿ ਅਪੁਨਾ ਕਿਆ ਜਾਨੈ ਇਹੁ ਲੋਕੁ ਅਜਾਨਾ ॥੧॥ ਰਹਾਉ ॥

Placing His Hand upon my forehead, He protects me as His Own. What do these ignorant people know? ||1||Pause||

ਸੁਹਾਗੁ ਹਮਾਰੋ ਅਬ ਹੁਣਿ ਸੋਹਿਓ ॥

My married life now appears so beautiful;

ਕੰਤੁ ਮਿਲਿਓ ਮੇਰੋ ਸਭੁ ਦੁਖੁ ਜੋਹਿਓ ॥

my Husband Lord has met me, and He sees all my pains.

ਆਂਗਨਿ ਮੇਰੈ ਸੋਭਾ ਚੰਦ ॥

Within the courtyard of my heart, the glory of the moon shines.

ਨਿਸਿ ਬਾਸੁਰ ਪ੍ਰਿਅ ਸੰਗਿ ਅਨੰਦ ॥੨॥

Night and day, I have fun with my Beloved. ||2||

ਬਸਤ੍ਰੁ ਹਮਾਰੇ ਰੰਗਿ ਚਲੂਲ ॥

My clothes are dyed the deep crimson color of the poppy.

ਸਗਲ ਆਭਰਣ ਸੋਭਾ ਕੰਠਿ ਫੂਲ ॥

All the ornaments and garlands around my neck adorn me.

ਪ੍ਰਿਅ ਪੇਖੀ ਦ੍ਰਿਸ਼ਟਿ ਪਾਏ ਸਗਲ ਨਿਧਾਨ ॥

Gazing upon my Beloved with my eyes, I have obtained all treasures;

ਦੁਸਟ ਦੂਤ ਕੀ ਚੁਕੀ ਕਾਨਿ ॥੩॥

I have shaken off the power of the evil demons. ||3||

ਸਦ ਖੁਸ਼ੀਆ ਸਦਾ ਰੰਗ ਮਾਣੈ ॥

I have obtained eternal bliss, and I constantly celebrate.

ਨਉ ਨਿਧਿ ਨਾਮੁ ਗ੍ਰਿਹ ਮਹਿ ਤ੍ਰਿਪਤਾਨੇ ॥

With the nine treasures of the Naam, the Name of the Lord, I am satisfied in my own home.

ਕਹੁ ਨਾਨਕ ਜਉ ਪਿਰਹਿ ਸੀਗਾਰੀ ॥

Says Nanak, when the happy soul-bride is adorned by her Beloved,

ਥਿਰੁ ਸੋਹਾਗਨਿ ਸੰਗਿ ਭਤਾਰੀ ॥੪॥੭॥

she is forever happy with her Husband Lord. ||4||7||